

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫਾਜ਼ਿਲਕਾ

ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵੱਲੋਂ ਅਪ੍ਰੈਂਟਿਸਸ਼ਿਪ ਵੱਲੋਂ ਅਪ੍ਰੈਂਟਿਸਸ਼ਿਪ ਅਤੇ ਉੱਦਮਿਅਤ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ 09 ਜਨਵਰੀ

ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿੱਚ ਪ੍ਰਿੰਸੀਪਲ ਸ਼੍ਰੀ ਹਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਪ੍ਰੈਂਟਿਸਸ਼ਿਪ ਅਤੇ ਉੱਦਮਿਅਤ ਜਾਗਰੂਕਤਾ ਕੈਂਪ ਅਪ੍ਰੈਂਟਿਸਸ਼ਿਪ ਐਡਵਾਈਜ਼ਰ ਸ਼੍ਰੀ ਦੇਸਰਾਜ ਵੱਲੋਂ ਲਗਾਇਆ ਗਿਆ ਜਿਸ ਵਿਚ 350 ਦੇ ਕਰੀਬ ਸਿੱਖਿਆਰਥੀਆਂ ਨੇ ਭਾਗ ਲਿਆ ਇਸ ਪ੍ਰੋਗਰਾਮ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਆਈ.ਟੀ.ਆਈ. ਨੇ ਭਾਗ ਲਿਆ।

ਇਸ ਕੈਂਪ ਵਿੱਚ ਹੋਰਨਾ ਤੋਂ ਇਲਾਵਾ ਸ਼੍ਰੀ ਪਰਮਵੀਰ ਸਿੰਘ ਸਰਕਾਰੀ ਆਈ.ਟੀ.ਆਈ. ਫਿਰੋਜ਼ਪੁਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਉਹਨਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਆਈ.ਟੀ.ਆਈ. ਪਾਸ ਕਰਨ ਤੋਂ ਬਾਅਦ ਸਿੱਖਿਆਰਥੀ ਵੱਖ-ਵੱਖ ਅਦਾਰਿਆਂ ਵਿਚ ਟਰੇਡ ਨਾਲ ਸਬੰਧਿਤ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਸਕਦੇ ਹਨ ਇਸ ਟ੍ਰੇਨਿੰਗ ਦੌਰਾਨ ਸਿੱਖਿਆਰਥੀਆਂ ਨੂੰ ਸਰਕਾਰ ਵੱਲੋਂ ਵਜੀਫਾ ਵੀ ਮਿਲਦਾ ਹੈ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਹਰਦੀਪ ਕੁਮਾਰ ਅਤੇ ਅਪ੍ਰੈਂਟਿਸਸ਼ਿਪ ਐਡਵਾਈਜ਼ਰ ਸ਼੍ਰੀ ਦੇਸਰਾਜ ਜੀ ਨੇ ਬੋਲਦਿਆਂ ਕਿਹਾ ਵੱਖ-ਵੱਖ ਕੰਮਾਂ ਵਿਚ ਮੁਹਾਰਤ ਹਾਸਲ ਕਰਨ ਲਈ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਬਹੁਤ ਵਧੀਆਂ ਪਲੇਟਫਾਰਮ ਹੈ। ਸ਼੍ਰੀ ਜਸਵਿੰਦਰ ਸਿੰਘ ਵੱਲੋਂ ਪੋਰਟਲ ਤੇ ਕਿਸ ਤਰ੍ਹਾਂ ਫਾਰਮ ਭਰਨਾ ਹੈ ਦੀ ਟ੍ਰੇਨਿੰਗ ਦਿੱਤੀ ਗਈ। ਸ਼੍ਰੀ ਹਰੀਣ ਕੰਬੋਜ ਅਤੇ ਸ. ਹਰਭਜਨ ਸਿੰਘ ਖੁੰਗਰ ਵੱਲੋਂ ਅਪ੍ਰੈਂਟਿਸਸ਼ਿਪ ਅਤੇ ਸਵੈ ਰੋਜਗਾਰ ਸਬੰਧੀ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੁਰਿੰਦਰ ਕੁਮਾਰ ਆਈ.ਟੀ.ਆਈ. ਅਗਰਸੈਨ ਤੇ ਸ਼੍ਰੀ ਕੁਲਵੰਤ ਵਰਮਾ ਉਦਯੋਗ ਵਿਭਾਗ, ਸ਼੍ਰੀ ਸੁਰਜੀਤ ਸਿੰਘ ਘੁਬਾਇਆ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਤੋਂ , ਵਿਸ਼ੇਸ਼ ਤੌਰ ਤੇ ਪਹੁੰਚੇ। ਜੀ.ਆਈ. ਸ਼੍ਰੀਮਤੀ ਸੁਦੇਸ਼ ਕੁਮਾਰੀ ਅਤੇ ਗੁਰਜੰਟ ਸਿੰਘ ਵੱਲੋਂ ਰਜਿਸਟ੍ਰੇਸ਼ਨ ਕਰਨ ਦੀ ਭੂਮਿਕਾ ਨਿਭਾਈ ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀ ਮਦਨ ਲਾਲ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰੋਗਰਾਮ ਅਫਸਰ ਸ. ਗੁਰਜੰਟ ਸਿੰਘ ਵੱਲੋਂ ਸਾਰਿਆਂ ਦਾ ਪੰਨਵਾਦ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ ਸੁਖਵੰਤ ਸਿੰਘ ਜੀ.ਆਈ. ਸਮੇਤ ਸਮੂਹ ਸਟਾਫ ਹਾਜਰ ਸੀ।

